

‘ਚੌਂਕਾ ਬੀਬੀ ਰਜਨੀ ਦਾ’ ਵਿੱਚ ਲੋੜਵੰਦ ਵਿਅਕਤੀ 10 ਰੁਪਏ ਵਿੱਚ ਪੇਟ ਭਰ ਕੇ ਖਾ ਸਕਣਗੇ ਰੋਟੀ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਪੱਟੀ ਵਿਖੇ ‘ਸਾਂਝੀ ਰਸੋਈ’ ਦੀ ਕੀਤੀ ਗਈ ਸ਼ੁਰੂਆਤ
ਰਸੋਈ ਵਿਚ ਸਾਫ ਸਫਾਈ ਅਤੇ ਖਾਣੇ ਦੀ ਗੁਣਵੱਤਾ ਦਾ ਰੱਖਿਆ ਜਾਵੇਗਾ ਖਾਸ ਖਿਆਲ

ਤਰਨਤਾਰਨ, 29 ਅਗਸਤ :

ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਅਤੇ ਸਮਾਜ ਸੇਵੀ ਜਥੇਬੰਦੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਪੱਟੀ ਵਿਖੇ ਖੋਲ੍ਹੀ ਗਈ ‘ਚੌਂਕਾ ਬੀਬੀ ਰਜਨੀ ਦਾ’ ਸਾਂਝੀ ਰਸੋਈ ਦੀ ਰਸਮੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਕੀਤੀ ਗਈ। ਇਸ ਮੌਕੇ ‘ਤੇ ਐੱਸ.ਡੀ.ਐੱਮ. ਪੱਟੀ ਸ੍ਰ. ਸੁਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫਸਰ ਅਰਵਿੰਦਰਪਾਲ ਸਿੰਘ, ਐੱਸ.ਐੱਮ.ਓ. ਇੰਦਰ ਮੋਹਨ ਗੁਪਤਾ ਤੋਂ ਇਲਾਵਾ ਵਿਨੇਦ ਕੁਮਾਰ ਸ਼ਰਮਾ, ਦਲਬੀਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਸਿੱਧੂ, ਅਮਨ ਬੇਦੀ, ਸੁਖਪਾਲ ਸਿੰਘ, ਗੁਰਲਾਲਜੀਤ ਸਿੰਘ ਭੁੱਲਰ, ਗੁਰਨਾਮ ਸਿੰਘ, ਸੰਜੀਵ ਸ਼ੀਸ਼ਾ, ਸਤਨਾਮ ਸਿੰਘ ਭੁੱਲਰ ਅਤੇ ਹੋਰ ਸਹਿਯੋਗੀ ਵੀ ਹਾਜ਼ਰ ਸਨ।



ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਾਂਝੀ ਰਸੋਈ ਸਵੇਰੇ, ਦੁਪਹਿਰ ਅਤੇ ਸ਼ਾਮ ਨੂੰ ਖੁੱਲ੍ਹੇਗੀ ਅਤੇ ਇਲਾਕੇ ਦੇ ਲੋੜਵੰਦ ਵਿਅਕਤੀ ਇਥੇ 10 ਰੁਪਏ ਵਿੱਚ ਪੇਟ ਭਰ ਕੇ ਰੋਟੀ ਖਾ ਸਕਣਗੇ। ਉਨ੍ਹਾਂ ਕਿਹਾ ਕਿ ਇਹ ਰਸੋਈ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਉਣ ਆਉਂਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਵੀ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰਸੋਈ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਤੇ ਲੋੜਵੰਦ ਲੋਕਾਂ ਨੂੰ ਸਸਤਾ ਅਤੇ ਸਾਫ-ਸੁਥਰਾ ਖਾਣਾ ਮੁਹੱਈਆ ਕਰਵਾਇਆ ਜਾਵੇਗਾ।



ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 'ਸਾਡੀ ਰਸੋਈ' ਸਥਾਪਿਤ ਕਰਨ ਦਾ ਮੁੱਖ ਉਦੇਸ਼ ਹਰ ਲੋੜਵੰਦ ਅਤੇ ਗਰੀਬ ਵਿਅਕਤੀ ਨੂੰ ਭਰ ਪੇਟ ਖਾਣਾ ਉਪਲੱਬਧ ਕਰਵਾਉਣ ਹੈ ਤਾਂ ਜੋ ਕੋਈ ਵੀ ਵਿਅਕਤੀ ਭੁੱਖੇ ਢਿੱਡ ਨਾ ਰਹੇ। ਉਨ੍ਹਾਂ ਦੱਸਿਆ ਕਿ ਖਾਣੇ ਦੀ ਥਾਲੀ ਦੀ ਕੀਮਤ ਬਹੁਤ ਘੱਟ ਰੱਖੀ ਗਈ ਹੈ ਕਿ ਹਰ ਕੋਈ ਇਹ ਰਕਮ ਖਾਣੇ ਲਈ ਆਸਾਨੀ ਨਾਲ ਖਰਚ ਕਰ ਸਕਦਾ ਹੈ। ਇਸ ਰਸੋਈ ਵਿਚ ਸਾਫ ਸਫਾਈ ਅਤੇ ਖਾਣੇ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਸੋਈ ਦਾ ਓਵਰਆਲ ਇੰਚਾਰਜ ਐੱਸ.ਡੀ.ਐੱਮ. ਪੱਟੀ ਨੂੰ ਬਣਾਇਆ ਗਿਆ ਹੈ।
